

ਭੈਰਉ ਮਹਲਾ ੫ ॥ ਸਤਿਗੁਰੁ ਸੇਵਿ ਸਰਬ ਫਲ ਪਾਏ ॥ ਜਨਮ ਜਨਮ ਕੀ ਮੈਲੁ ਮਿਟਾਏ ॥ ੧॥
ਪਤਿਤ ਪਾਵਨ ਪ੍ਰਭ ਤੇਰੇ ਨਾਉ ॥ ਪੂਰਬਿ ਕਰਮ ਲਿਖੇ ਗੁਣ ਗਾਉ ॥ ੧॥ ਰਹਾਉ ॥ ਸਾਧੂ ਸੰਗਿ ਹੋਵੈ
ਉਧਾਰੁ ॥ ਸੋਭਾ ਪਾਵੈ ਪ੍ਰਭ ਕੈ ਦੁਆਰ ॥ ੨॥ ਸਰਬ ਕਲਿਆਣ ਚਰਣ ਪ੍ਰਭ ਸੇਵਾ ॥ ਧੂਰਿ ਬਾਛਹਿ
ਸਭਿ ਸੁਰਿ ਨਰ ਦੇਵਾ ॥ ੩॥ ਨਾਨਕ ਪਾਇਆ ਨਾਮ ਨਿਧਾਨੁ ॥ ਹਰਿ ਜਪਿ ਜਪਿ ਉਧਰਿਆ ਸਗਲ
ਜਹਾਨੁ ॥੪॥੧੨॥ {ਪੰਨਾ 1138}

ਪਦਅਰਥ:- ਸੇਵਿ—ਸੇਵ ਕੇ, ਸਰਨ ਪੈ ਕੇ। ਸਰਬ ਫਲ—ਸਾਰੇ ਫਲ (ਦੇਣ ਵਾਲਾ ਹਰਿ-ਨਾਮ)। ਪਾਏ—ਹਾਸਲ
ਕਰ ਲੈਂਦਾ ਹੈ।1।

ਪਤਿਤ ਪਾਵਨ—(ਵਿਕਾਰਾਂ ਵਿਚ) ਡਿੱਗੇ ਹੋਏਆਂ ਨੂੰ ਪਵਿੱਤਰ ਕਰਨ ਵਾਲਾ। ਪ੍ਰਭ—ਹੇ ਪ੍ਰਭੂ! ਗੁਣ ਗਾਉ—
ਗੁਣਾਂ ਦਾ ਗਾਵਣਾ। ਪੂਰਬਿ—ਪਿਛਲੇ ਜਨਮ ਵਿਚ। ਕਰਮ ਲਿਖੇ—ਕੀਤੇ ਕਰਮਾਂ ਦੇ ਲਿਖੇ ਸੰਸਕਾਰਾਂ
ਅਨੁਸਾਰ।1। ਰਹਾਉ।

ਸਾਧੂ ਸੰਗਿ—ਗੁਰੂ ਦੀ ਸੰਗਤਿ ਵਿਚ। ਉਧਾਰੁ—ਪਾਰ-ਉਤਾਰਾ। ਪ੍ਰਭ ਕੈ ਦੁਆਰ—ਪ੍ਰਭੂ ਦੇ ਦਰ ਤੇ।2।

ਸਰਬ ਕਲਿਆਣ—ਸਾਰੇ ਸੁਖ। ਬਾਛਹਿ—ਲੋਚਦੇ ਹਨ। ਸਭਿ—ਸਾਰੇ। ਸੁਰਿ ਨਰ—ਦੈਵੀ ਗੁਣਾਂ ਵਾਲੇ ਮਨੁੱਖ।3।
ਨਿਧਾਨੁ—ਖਜ਼ਾਨਾ। ਜਪਿ ਜਪਿ—ਹਰ ਵੇਲੇ ਜਪ ਕੇ। ਉਧਰਿਆ—ਪਾਰ ਲੰਘ ਗਿਆ।4।

ਅਰਥ:- ਹੇ ਪ੍ਰਭੂ! ਤੇਰਾ ਨਾਮ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ। ਪਰ ਤੇਰੇ ਗੁਣ ਗਾਵਣ ਦੀ ਦਾਤਿ ਉਸੇ ਨੂੰ
ਮਿਲਦੀ ਹੈ ਜਿਸ ਦੇ ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਗੁਰੂ ਦੀ ਪ੍ਰਾਪਤੀ ਉਸ ਦੇ ਭਾਗਾਂ ਵਿਚ) ਲਿਖੀ
ਹੈ।1। ਰਹਾਉ।

ਹੇ ਭਾਈ! (ਜਿਸ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਗੁਰੂ ਦੀ ਸਰਨ ਪੈ ਕੇ ਸਾਰੇ ਫਲ (ਦੇਣ ਵਾਲਾ ਹਰਿ-ਨਾਮ) ਪ੍ਰਾਪਤ
ਕਰ ਲੈਂਦਾ ਹੈ (ਤੇ, ਇਸ ਤਰ੍ਹਾਂ) ਜਨਮਾਂ ਜਨਮਾਂ ਦੇ ਵਿਕਾਰਾਂ ਦੀ ਮੈਲ ਦੂਰ ਕਰ ਲੈਂਦਾ ਹੈ।1।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਰਿਹਾ ਸੰਸਾਰ-ਸਮੁੰਦਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, (ਜਿਸ ਮਨੁੱਖ ਨੂੰ ਗੁਰੂ ਮਿਲ
ਪੈਂਦਾ ਹੈ, ਉਹ) ਪਰਮਾਤਮਾ ਦੇ ਦਰ ਤੇ ਸੋਭਾ ਖੱਟਦਾ ਹੈ।2।

ਹੇ ਭਾਈ! ਪ੍ਰਭੂ ਦੇ ਚਰਨਾਂ ਦੀ ਸੇਵਾ-ਭਗਤੀ ਤੋਂ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਜਿਹੜਾ ਮਨੁੱਖ ਪ੍ਰਭੂ ਦੇ ਚਰਨਾਂ ਦੀ
ਸਰਨ ਲੈਂਦਾ ਹੈ) ਉਸ ਦੇ ਚਰਨਾਂ ਦੀ ਧੂੜ ਸਾਰੇ ਦੇਵਤੇ ਸਾਰੇ ਦੈਵੀ ਗੁਣਾਂ ਵਾਲੇ ਮਨੁੱਖ ਲੋੜਦੇ ਹਨ।3।

ਹੇ ਨਾਨਕ! (ਗੁਰੂ ਦੀ ਸਰਨ ਵਿਚ ਰਹਿ ਕੇ) ਨਾਮ-ਖਜ਼ਾਨਾ ਮਿਲ ਜਾਂਦਾ ਹੈ। (ਗੁਰੂ ਦੀ ਸੰਗਤਿ ਵਿਚ) ਹਰਿ-ਨਾਮ
ਜਪ ਜਪ ਕੇ ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ।4।12।